

ਗੂਜਰੀ ਮਹਲਾ ੫ ॥

Goojaree, Fifth Mehl:

ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥

With my palms pressed together, I offer my prayer, meditating on my Lord and Master.

ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ॥੧॥

Giving me His hand, the Transcendent Lord has saved me, and erased all my sins. ||1||

ਠਾਕੁਰ ਹੋਏ ਆਪਿ ਦਇਆਲ ॥

The Lord and Master Himself has become merciful.

ਭਈ ਕਲਿਆਣ ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ॥੧॥ ਰਹਾਉ ॥

I have been emancipated, the embodiment of bliss; I am the child of the Lord of the Universe - He has carried me across. ||1||Pause||

ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥

Meeting her Husband, the soul-bride sings the songs of joy, and celebrates her Lord and Master.

ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥੨॥੬॥੧੫॥

Says Nanak, I am a sacrifice to the Guru, who has emancipated everyone. ||2||6||15||